

ਕਲਿਆਨੁ ਮਹਲਾ ੪ ॥

Kalyaan, Fourth Mehl:

ਰਾਮਾ ਹਮ ਦਾਸਨ ਦਾਸ ਕਰੀਜੈ ॥

O Lord, please make me the slave of Your slaves.

ਜਬ ਲਗਿ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥੧॥ ਰਹਾਉ ॥

As long as there is breath deep within my mind, let me drink in the dust of the Holy. ||1||Pause||

ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥

Shiva, Naarad, the thousand-headed cobra king and the silent sages long for the dust of the Holy.

ਭਵਨ ਭਵਨ ਪਵਿਤੁ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥੧॥

All the worlds and realms where the Holy place their feet are sanctified. ||1||

ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ ਸੰਗਿ ਰਹੀਜੈ ॥

So let go of your shame and renounce all your egotism; join with the Saadh Sangat, the Company of the Holy, and remain there.

ਧਰਮ ਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥੨॥

Give up your fear of the Righteous Judge of Dharma, and you shall be lifted up and saved from drowning in the sea of poison. ||2||

ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਰਹੀਜੈ ॥

Some are standing, parched and shrivelled up by their doubts; joining the Saadh Sangat, they are rejuvenated.

ਤਾ ਤੇ ਬਿਲਮੁ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥੩॥

So do not delay, even for an instant - go and fall at the feet of the Holy. ||3||

ਰਾਮ ਨਾਮ ਕੀਰਤਨ ਰਤਨ ਵਬੁ ਹਰਿ ਸਾਧੂ ਪਾਸਿ ਰਖੀਜੈ ॥

The Kirtan of the Praise of the Lord's Name is a priceless jewel. The Lord has given it for the Holy to keep.

ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ ਧਰੀਜੈ ॥੪॥

Whoever accepts and follows the Word of the Guru's Teachings as True - this Jewel is taken out and given to him. ||4||

ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥

Listen, O Saints; listen, humble Siblings of Destiny: the Guru raises His Arms and sends out the call.

ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥੫॥

If you long for everlasting peace and comfort for your soul, then enter the Sanctuary of the True Guru. ||5||

ਜੇ ਵਡ ਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥

If you have great good fortune and are very noble, then implant the Guru's Teachings and the Naam, the Name of the Lord, within.

ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥੬॥

Emotional attachment to Maya is totally treacherous; drinking in the Sublime Essence of the Lord, you shall easily, intuitively cross over the world-ocean. ||6||

ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥

Those who are totally in love with Maya, Maya, shall rot away in Maya.

ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥੭॥

The path of ignorance and darkness is utterly treacherous; they are loaded down with the crushing load of egotism. ||7||

ਨਾਨਕ ਰਾਮ ਰਮ ਰਮੁ ਰਮ ਰਮ ਰਾਮੈ ਤੇ ਗਤਿ ਕੀਜੈ ॥

O Nanak, chanting the Name of the Lord, the All-pervading Lord, one is emancipated.

ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥੮॥੬॥ ਛਕਾ ੧ ॥

Meeting the True Guru, the Naam is implanted within; we are united and blended with the Lord's Name. ||8||6|| Chhaka 1.